

ਸਾਰਗ ਮਹਲਾ ੫ ॥

Saarang, Fifth Mehl:

ਪ੍ਰਭ ਸਿਮਰਤ ਦੁਖ ਬਿਨਾਸੀ ॥

Remembering God in meditation, pains are dispelled.

ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਖਲਾਸੀ ॥੧॥ ਰਹਾਉ ॥

When the Giver of peace to the soul becomes merciful, the mortal is totally redeemed. ||1||Pause||

ਅਵਰੁ ਨ ਕੋਊ ਸੁਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥

I know of none other than God; tell me, who else should I approach?

ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥੧॥

As You know me, so do You keep me, O my Lord and Master. I have surrendered everything to You. ||1||

ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ ਜੀਵਨ ਅਬਿਨਾਸੀ ॥

God gave me His Hand and saved me; He has blessed me with eternal life.

ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥੨॥੨੮॥੫੧॥

Says Nanak, my mind is in ecstasy; the noose of death has been cut away from my neck. ||2||28||51||